

ਸਿਰੀਰਾਗੁ ਮਹਲਾ ੧ ॥

Siree Raag, First Mehl:

ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥

Meeting the Perfect True Guru, we find the jewel of meditative reflection.

ਮਨੁ ਦੀਜੈ ਗੁਰ ਆਪਣੇ ਪਾਈਐ ਸਰਬ ਪਿਆਰੁ ॥

Surrendering our minds to our Guru, we find universal love.

ਮੁਕਤਿ ਪਦਾਰਥੁ ਪਾਈਐ ਅਵਗਣ ਮੇਟਣਹਾਰੁ ॥੧॥

We find the wealth of liberation, and our demerits are erased. ||1||

ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥

O Siblings of Destiny, without the Guru, there is no spiritual wisdom.

ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥੧॥ ਰਹਾਉ ॥

Go and ask Brahma, Naarad and Vyaas, the writer of the Vedas. ||1||Pause||

ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਸੋਇ ॥

Know that from the vibration of the Word, we obtain spiritual wisdom and meditation. Through it, we speak the Unspoken.

ਸਫਲਿਓ ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ ॥

He is the fruit-bearing Tree, luxuriantly green with abundant shade.

ਲਾਲ ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥੨॥

The rubies, jewels and emeralds are in the Guru's Treasury. ||2||

ਗੁਰ ਭੰਡਾਰੈ ਪਾਈਐ ਨਿਰਮਲ ਨਾਮ ਪਿਆਰੁ ॥

From the Guru's Treasury, we receive the Love of the Immaculate Naam, the Name of the Lord.

ਸਾਚੇ ਵਖਰੁ ਸੰਚੀਐ ਪੂਰੈ ਕਰਮਿ ਅਪਾਰੁ ॥

We gather in the True Merchandise, through the Perfect Grace of the Infinite.

ਸੁਖਦਾਤਾ ਦੁਖ ਮੇਟਣੈ ਸਤਿਗੁਰੁ ਅਸੁਰ ਸੰਘਾਰੁ ॥੩॥

The True Guru is the Giver of peace, the Dispeller of pain, the Destroyer of demons. ||3||

ਭਵਜਲੁ ਬਿਖਮੁ ਡਰਾਵਣੋ ਨਾ ਕੰਧੀ ਨਾ ਪਾਰੁ ॥

The terrifying world-ocean is difficult and dreadful; there is no shore on this side or the one beyond.

ਨਾ ਬੇੜੀ ਨਾ ਤੁਲਹੜਾ ਨਾ ਤਿਸੁ ਵੰਝੁ ਮਲਾਰੁ ॥

There is no boat, no raft, no oars and no boatman.

ਸਤਿਗੁਰੁ ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥੪॥

The True Guru is the only boat on this terrifying ocean. His Glance of Grace carries us across. ||4||

ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਸੁਖੁ ਜਾਇ ॥

If I forget my Beloved, even for an instant, suffering overtakes me and peace departs.

ਜਿਹਵਾ ਜਲਉ ਜਲਾਵਣੀ ਨਾਮੁ ਨ ਜਪੈ ਰਸਾਇ ॥

Let that tongue be burnt in flames, which does not chant the Naam with love.

ਘਟੁ ਬਿਨਸੈ ਦੁਖੁ ਅਗਲੋ ਜਮੁ ਪਕੜੈ ਪਛੁਤਾਇ ॥੫॥

When the pitcher of the body bursts, there is terrible pain; those who are caught by the Minister of Death regret and repent. ||5||

ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਨ ਸਾਥਿ ॥

Crying out, "Mine! Mine!", they have departed, but their bodies, their wealth, and their wives did not go with them.

ਬਿਨੁ ਨਾਵੈ ਧਨੁ ਬਾਦਿ ਹੈ ਭੂਲੋ ਮਾਰਗਿ ਆਥਿ ॥

Without the Name, wealth is useless; deceived by wealth, they have lost their way.

ਸਾਚਉ ਸਾਹਿਬੁ ਸੇਵੀਐ ਗੁਰਮੁਖਿ ਅਕਥੋ ਕਾਥਿ ॥੬॥

So serve the True Lord; become Gurmukh, and speak the Unspoken. ||6||

ਆਵੈ ਜਾਇ ਭਵਾਈਐ ਪਇਐ ਕਿਰਤਿ ਕਮਾਇ ॥

Coming and going, people wander through reincarnation; they act according to their past actions.

ਪੂਰਬਿ ਲਿਖਿਆ ਕਿਉ ਮੇਟੀਐ ਲਿਖਿਆ ਲੇਖੁ ਰਜਾਇ ॥

How can one's pre-ordained destiny be erased? It is written in accordance with the Lord's Will.

ਬਿਨੁ ਹਰਿ ਨਾਮ ਨ ਛੁਟੀਐ ਗੁਰਮਤਿ ਮਿਲੈ ਮਿਲਾਇ ॥੭॥

Without the Name of the Lord, no one can be saved. Through the Guru's Teachings, we are united in His Union. ||7||

ਤਿਸੁ ਬਿਨੁ ਮੇਰਾ ਕੋ ਨਹੀ ਜਿਸ ਕਾ ਜੀਉ ਪਰਾਨੁ ॥

Without Him, I have no one to call my own. My soul and my breath of life belong to Him.

ਹਉਮੈ ਮਮਤਾ ਜਲਿ ਬਲਉ ਲੋਭੁ ਜਲਉ ਅਭਿਮਾਨੁ ॥

May my egotism and possessiveness be burnt to ashes, and my greed and egotistical pride consigned to the fire.

ਨਾਨਕ ਸਬਦੁ ਵੀਚਾਰੀਐ ਪਾਈਐ ਗੁਣੀ ਨਿਧਾਨੁ ॥੮॥੧੦॥

O Nanak, contemplating the Shabad, the Treasure of Excellence is obtained. ||8||10||